

# Exchange of list of prisoners between India and Pakistan

July 01, 2022

## ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀ ਸੂਚੀ ਦਾ ਵਟਾਂਦਰਾ

### 1 ਜੁਲਾਈ, 2022

ਭਾਰਤ ਅਤੇ ਪਾਕਿਸਤਾਨ ਨੇ ਅੱਜ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿੱਚ ਇੱਕੋ ਸਮੇਂ ਕੂਟਨੀਤਕ ਚੈਨਲਾਂ ਰਾਹੀਂ ਆਪੋ ਆਪਣੀ ਹਿਰਾਸਤ ਵਿੱਚ ਕੈਦ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਦਾ ਵਟਾਂਦਰਾ ਕੀਤਾ। ਕੌਂਸਲਰ ਪਹੁੰਚ ਬਾਰੇ 2008 ਦੇ ਸਮਝੌਤੇ ਦੇ ਉਪਬੰਧਾਂ ਤਹਿਤ ਹਰ ਸਾਲ 1 ਜਨਵਰੀ ਅਤੇ 1 ਜੁਲਾਈ ਨੂੰ ਅਜਿਹੀਆਂ ਸੂਚੀਆਂ ਦਾ ਵਟਾਂਦਰਾ ਕੀਤਾ ਜਾਂਦਾ ਹੈ।

ਭਾਰਤ ਨੇ 309 ਪਾਕਿਸਤਾਨੀ ਨਾਗਰਿਕ ਕੈਦੀਆਂ ਅਤੇ ਭਾਰਤ ਦੀ ਹਿਰਾਸਤ ਵਿੱਚ 95 ਮਛੇਰਿਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪੀ ਹੈ। ਇਸੇ ਤਰ੍ਹਾਂ ਪਾਕਿਸਤਾਨ ਨੇ ਆਪਣੀ ਹਿਰਾਸਤ ਵਿੱਚ ਕੈਦ 49 ਨਾਗਰਿਕ ਕੈਦੀਆਂ ਅਤੇ 633 ਮਛੇਰਿਆਂ ਦੀ ਸੂਚੀ ਸਾਂਝੀ ਕੀਤੀ ਹੈ, ਜੋ ਭਾਰਤੀ ਹਨ ਜਾਂ ਇਹ ਮੰਨਿਆ ਜਾਂਦਾ ਹੈ ਕਿ ਉਹ ਭਾਰਤੀ ਹਨ।

ਸਰਕਾਰ ਨੇ ਪਾਕਿਸਤਾਨ ਦੀ ਹਿਰਾਸਤ ਵਿੱਚ ਨਾਗਰਿਕ ਕੈਦੀਆਂ, ਲਾਪਤਾ ਭਾਰਤੀ ਰੱਖਿਆ ਕਰਮਚਾਰੀਆਂ ਅਤੇ ਉਨ੍ਹਾਂ ਦੀਆਂ ਕਿਸਤੀਆਂ ਸਮੇਤ ਮਛੇਰਿਆਂ ਦੀ ਛੇਤੀ ਰਿਹਾਈ ਅਤੇ ਵਾਪਸੀ ਦੀ ਮੰਗ ਕੀਤੀ ਹੈ। ਇਸ ਸੰਦਰਭ ਵਿੱਚ ਪਾਕਿਸਤਾਨ ਨੂੰ 536 ਭਾਰਤੀ ਮਛੇਰਿਆਂ ਅਤੇ 3 ਭਾਰਤੀ ਨਾਗਰਿਕ ਕੈਦੀਆਂ, ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਜਿਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਕਰਕੇ ਪਾਕਿਸਤਾਨ ਨੂੰ ਇਸ ਬਾਰੇ ਦੱਸ ਦਿੱਤਾ ਗਿਆ ਹੈ, ਦੀ ਰਿਹਾਈ ਅਤੇ ਭਾਰਤ ਵਾਪਸੀ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਸੀ। ਇਸ ਤੋਂ ਛੁੱਟ ਪਾਕਿਸਤਾਨ ਨੂੰ ਬਾਕੀ ਬਚੇ 105 ਮਛੇਰਿਆਂ ਅਤੇ 20 ਨਾਗਰਿਕ ਕੈਦੀਆਂ, ਜੋ ਪਾਕਿਸਤਾਨ ਦੀ ਹਿਰਾਸਤ ਵਿੱਚ ਹਨ ਅਤੇ ਮੰਨਿਆ ਜਾਂਦਾ ਹੈ ਕਿ ਉਹ ਭਾਰਤੀ ਹਨ, ਨੂੰ ਫੌਰੀ ਕੌਂਸਲਰ ਪਹੁੰਚ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

ਭਾਰਤ ਆਪੋ ਆਪਣੇ ਦੇਸ਼ਾਂ ਵਿੱਚ ਕੈਦੀਆਂ ਅਤੇ ਮਛੇਰਿਆਂ ਨਾਲ ਸਬੰਧਤ ਸਾਰੇ ਮਨੁੱਖੀ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਮਛੇਰਿਆਂ ਸਮੇਤ 57 ਪਾਕਿਸਤਾਨੀ ਕੈਦੀਆਂ ਦੀ ਨਾਗਰਿਕਤਾ ਦੇ ਦਰਜੇ ਦੀ ਤਸਦੀਕ ਕਰਨ ਲਈ ਆਪਣੇ ਵੱਲੋਂ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ ਹੈ, ਜਿਨ੍ਹਾਂ ਦੀ ਵਤਨ ਵਾਪਸੀ ਪਾਕਿਸਤਾਨ ਦੁਆਰਾ

ਨਾਗਰਿਕਤਾ ਦੀ ਤਸਦੀਕ ਨਾ ਕੀਤੇ ਜਾਣ ਕਾਰਨ ਵਿੱਚ ਵਿਚਾਲੇ ਲਟਕੀ ਹੋਈ ਹੈ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਨੂੰ ਸਾਰੇ ਭਾਰਤੀ ਅਤੇ ਭਾਰਤੀ ਨਾਗਰਿਕ ਮੰਨੇ ਜਾਣ ਵਾਲੇ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਦੀ ਸੁਰੱਖਿਆ, ਖੈਰੀਅਤ ਅਤੇ ਭਲਾਈ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਗਈ ਹੈ।

ਨਵੀਂ ਦਿੱਲੀ

1 ਜੁਲਾਈ, 2022

DISCLAIMER: This is an approximate translation. The original is available in English on MEA's website and may be referred to as the official press release.